

**ਸ਼੍ਰੇਣੀ ਛੇਵੀਂ ਅਤੇ ਸੱਤਵੀਂ**  
**ਸ਼੍ਰੇਣੀ ਛੇਵੀਂ ਸਿਹਤ ਅਤੇ ਸਰੀਰਿਕ ਸਿੱਖਿਆ**  
**ਪਾਠ-ਕ੍ਰਮ**  
**ਲਿਖਤੀ ਭਾਗ**

**ਪਾਠ ਨੰ:**

1. ਸਿਹਤ
2. ਸਫ਼ਾਈ ਅਤੇ ਸਾਂਭ-ਸੰਭਾਲ  
(ੳ) ਘਰ ਦੀ (ਅ) ਆਲੇ-ਦੁਆਲੇ ਦੀ (ੲ) ਸਕੂਲ ਦੀ
3. ਹਾਕੀ ਦਾ ਜਾਦੂਗਰ- ਮੇਜਰ ਧਿਆਨ ਚੰਦ
4. ਪੰਜਾਬ ਦੀਆਂ ਲੋਕ ਖੇਡਾਂ
5. ਸੁਰੱਖਿਆ ਸਿੱਖਿਆ
6. ਕੌਮੀ ਝੰਡਾ  
(ੳ) ਇਤਿਹਾਸ (ਅ) ਬਣਾਵਟ (ੲ) ਰੰਗ (ਸ) ਚੱਕਰ (ਹ) ਆਕਾਰ (ਕ) ਝੰਡਾ ਲਹਿਰਾਉਣ ਦੇ ਅਵਸਰ  
(ਖ) ਝੰਡਾ ਲਹਿਰਾਉਣ ਬਾਰੇ ਸਾਵਧਾਨੀਆਂ
7. ਕੌਮੀ ਗੀਤ ਅਤੇ ਕੌਮੀ ਗਾਣੇ  
(ੳ) ਭਾਵ (ਅ) ਮਹੱਤਤਾ (ੲ) ਸਾਵਧਾਨੀਆਂ
8. ਨਸ਼ੇ ਇੱਕ ਲਾਹਨਤ

**ਪ੍ਰਯੋਗੀ**

**ਗਰੁੱਪ (ੳ) ਖੇਡਾਂ**

ਨੋਟ:- ਹਰ ਵਿਦਿਆਰਥੀ ਲਈ ਇੱਕ ਖੇਡ ਚੁਣਨੀ ਜ਼ਰੂਰੀ ਹੈ।

ਲੜਕਿਆਂ ਲਈ ਖੇਡਾਂ-ਫੁੱਟਬਾਲ, ਹਾਕੀ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਕਬੱਡੀ, ਕੁਸ਼ਤੀਆਂ, ਕ੍ਰਿਕਟ, ਬੈਡਮਿੰਟਨ, ਬਾਕਸਿੰਗ (ਮੁੱਕੇਬਾਜ਼ੀ), ਤੈਰਾਕੀ ਅਤੇ ਖੋ-ਖੋ।

ਲੜਕੀਆਂ ਲਈ ਖੇਡਾਂ-ਹਾਕੀ, ਹੈਂਡਬਾਲ, ਵਾਲੀਬਾਲ, ਬਾਸਕਟਬਾਲ, ਖੋ-ਖੋ, ਬੈਡਮਿੰਟਨ, ਸੋਫਟਬਾਲ ਅਤੇ ਤੈਰਾਕੀ।

**ਗਰੁੱਪ (ਅ)-ਐਥਲੈਟਿਕਸ**

**ਦੌੜਾ-ਲੜਕੀਆਂ**

- (1) 50 ਮੀਟਰ (2) 200 ਮੀਟਰ

**ਲੜਕੇ**

- (1) 100 ਮੀਟਰ (2) 400 ਮੀਟਰ

**ਛਾਲਾਂ :-**

ਲੰਮੀ ਛਾਲ ਜਾਂ ਉੱਚੀ ਛਾਲ

ਸੁੱਟਾਂ-ਕ੍ਰਿਕਟ ਬਾਲ ਜਾਂ ਗੋਲਾ 6 ਪੌਂਡ (ਲੜਕੇ) 4 ਪੌਂਡ (ਲੜਕੀਆਂ)

**ਗਰੁੱਪ (ੲ) ਜਿਮਨਾਸਟਿਕ**

ਬਿਨਾਂ ਅਪਰੇਟਿਸ ਤੋਂ ਜਾਂ ਅਪਰੇਟਿਸ ਨਾਲ

**ਗਰੁੱਪ (ਸ)**

ਹੇਠ ਲਿਖਿਆਂ ਵਿੱਚੋਂ ਵਿਦਿਆਰਥੀ ਕਿਸੇ ਇੱਕ ਦੀ ਚੋਣ ਕਰ ਸਕਦੇ ਹਨ:-

- (1) ਯੋਗ (2) ਲੋਕ-ਨਾਚ (3) ਕਾਲਿਸਥੈਨਿਕਸ (ਹਲਕੀਆਂ ਜਿਮਨਾਸਟਿਕ ਕਸਰਤਾਂ) (4) ਛੋਟੀਆਂ ਖੇਡਾਂ (5) ਰੀਲੇਜ਼

**ਗਰੁੱਪ (ੳ) ਖੇਡਾਂ**

(1) ਫੁੱਟਬਾਲ

1. ਕਿਕਿੰਗ : ਖੜ੍ਹੀ ਬਾਲ, ਹੌਲੀ ਚੱਲ ਦੀ ਬਾਲ ਅਤੇ ਤੇਜ਼ ਬਾਲ ਨੂੰ ਨੀਵੀਂ ਕਿੱਕ ਮਾਰਨਾ।
2. ਬਾਲ ਰੋਕਣਾ : ਆਪਣੇ ਵੱਲ ਆਉਂਦੀ ਹੋਈ ਅਤੇ ਚੱਲਦੀ ਬਾਲ ਨੂੰ ਰੋਕਣਾ।
3. ਪਾਸ ਹੋਣਾ : ਸਿੱਧਾ ਅਤੇ ਤਿਰਛਾ ਪਾਸ

(2) ਹਾਕੀ

1. ਹਾਕੀ ਫੜਨਾ
2. ਹਿੱਟ ਕਰਨਾ : ਸਿੱਧੀ ਹਿੱਟ ਮਾਰਨਾ
3. ਰੋਕਣਾ : ਬਾਲ ਰੋਕਣੀ
4. ਪਾਸ : ਸਿੱਧਾ ਪਾਸ ਦੇਣਾ
5. ਡਰਿਬਲਿੰਗ : ਸਾਦੀ ਡਰਿਬਲਿੰਗ
6. ਖੇਡ ਦਾ ਅਭਿਆਸ

(3) ਹੈਂਡਬਾਲ

1. ਬਾਲ ਫੜਨੀ
2. ਬਾਲ ਸੁੱਟਣੀ
3. ਡਰਿਬਲਿੰਗ ਕਰਨੀ
4. ਬਾਲ ਨੂੰ ਕੈਚ ਕਰਨਾ ਜਾਂ ਬੁੱਚਣਾ
5. ਖੇਡ ਦਾ ਅਭਿਆਸ

(4) ਵਾਲੀਬਾਲ

1. ਸਰਵਿਸ : ਸਿੱਪਲ ਸਰਵਿਸ ਕਰਨੀ
2. ਪਾਸ : ਅੰਡਰ ਹੈਂਡ ਪਾਸ ਅਤੇ ਅੱਪਰ ਹੈਂਡ ਪਾਸ
3. ਬਾਲ ਲੈਣੀ : ਅੰਡਰ ਹੈਂਡ ਅਤੇ ਅੱਪਰ ਹੈਂਡ ਬਾਲ ਲੈਣੀ

(5) ਬਾਸਕਟਬਾਲ

1. ਬਾਲ ਫੜਨੀ ਅਤੇ ਖਿਡਾਰੀ ਦੇ ਖੜ੍ਹਨ ਦੀ ਸਥਿਤੀ (ਸਟਾਂਸ)
2. ਡਰਿਬਲਿੰਗ : ਸਿੰਪਲ ਡਰਿਬਲਿੰਗ
3. ਪਾਸ : ਛਾਤੀ ਜਾਂ ਪੁੱਛ ਪਾਸ, ਅੰਡਰ ਹੈਂਡ ਪਾਸ, ਓਵਰ ਹੈਂਡ ਪਾਸ

(6) ਬੈਡਮਿੰਟਨ

1. ਰੈਕਟ ਫੜਨਾ
2. ਪੈਰਾਂ ਤੇ ਖੜ੍ਹਨ ਦੀ ਆਦਤ (ਸਟਾਂਸ)
3. ਚਿੜੀ ਫੜਨਾ ਅਤੇ ਉਛਾਲਣਾ
4. ਸਰਵਿਸ ਕਰਨ ਦਾ ਢੰਗ
5. ਹਿੱਟ ਕਰਨ ਦਾ ਢੰਗ
6. ਖੇਡ ਦਾ ਅਭਿਆਸ

(7) ਕਬੱਡੀ

1. ਕਬੱਡੀ ਕੈਂਟ
2. ਖੇਡ : ਮਿਡ ਲਾਇਨ ਕਰਾਸ
3. ਰੇਡਰ ਨੂੰ ਫੜਨਾ : (ਗੁੱਟ ਤੋਂ ਅਤੇ ਗਿੱਟੇ ਤੋਂ)
4. ਛੂਹਣਾ : ਪੈਰ ਨਾਲ ਅਤੇ ਹੱਥ ਨਾਲ
5. ਕਿੱਕ : ਸਾਹਮਣੇ ਕਿੱਕ, ਬੈਕ ਕਿੱਕ ਅਤੇ ਸਾਇਡ ਕਿੱਕ
6. ਖੇਡ ਦਾ ਅਭਿਆਸ ਕਰਨਾ

(8) ਕੁਸ਼ਤੀਆਂ

1. ਮੁੱਢਲੀ ਸਕਿਲ
2. ਭਾਰਤੀ ਸਟਾਇਲ
3. ਦਸਤੀ : ਇਸਦਾ ਕਾਊਂਟਰ ਅਤੇ ਗੀ-ਕਾਊਂਟਰ
4. ਮੋੜਾ : ਇਸਦਾ ਕਾਊਂਟਰ ਅਤੇ ਗੀ-ਕਾਊਂਟਰ
5. ਬੰਗੜੀ : ਇਸਦਾ ਕਾਊਂਟਰ ਅਤੇ ਗੀ-ਕਾਊਂਟਰ
6. ਮੋਚ : ਇਕਹਰੀ ਅਤੇ ਦੋਹਰੀ
7. ਕੁਸ਼ਤੀ ਦਾ ਅਭਿਆਸ

(9) ਕ੍ਰਿਕਟ

1. ਬੈਟਿੰਗ : ਪਕੜ, ਸਟਾਂਸ, ਸਟਰੋਕ, ਬੈਕ, ਲਿਫਟ, ਡੀਫੈਂਸ, ਬੈਟਿੰਗ
2. ਬਾਊਲਿੰਗ : (1) ਪਕੜ (2) ਸਿੰਪਲ ਬਾਊਲਿੰਗ
3. ਫੀਲਡਿੰਗ : ਗੇਂਦ ਨੂੰ ਰੋਕਣ, ਕੈਚ ਕਰਨਾ।

(10) ਮੁੱਕੇਬਾਜ਼ੀ

1. ਬਾਕਸਿੰਗ ਸਟਾਂਸ
2. ਫੁੱਟ ਵਰਕ (ਪੈਰਾਂ ਦੀ ਹਰਕਤ ਸਾਰਿਆਂ ਪਾਸਿਆਂ ਤੋਂ)
3. ਸਿੱਧੇ ਪੰਚ
4. ਮੁੱਢਲੇ ਬਚਾਓ

(11) ਤੈਰਾਕੀ

1. ਤੈਰਾਕੀ ਦੀ ਜਾਣ-ਪਛਾਣ
2. ਸਿਧਾਂਤਾਂ ਦੀ ਸਿਖਲਾਈ
3. ਸਿੱਧੇ ਤੈਰਨਾ
4. ਤਲਾਬ ਵਿੱਚ ਸੁਰੱਖਿਆ

(12) ਖੋ-ਖੋ

1. ਮੁੱਢਲੀ ਜਾਣਕਾਰੀ
2. ਚੋਰਸ ਖਾਨੇ ਵਿੱਚ ਠੀਕ ਢੰਗ ਨਾਲ ਬੈਠਣਾ
3. ਖੋ-ਖੋ ਵਿੱਚ ਖੜ੍ਹੇ ਹੋਣਾ
4. ਡਾਜ਼ ਦੇਣਾ ਜਾਂ ਝਕਾਨੀ ਮਾਰਨਾ
5. ਅਸਲੀ ਖੇਡ

(13) ਸੋਫਟ ਬਾਲ

1. ਸਟਾਂਸ : ਸਟਰਾਈਕਰ ਲਈ
2. ਸਟਾਂਸ : ਪੀਚਿੰਗ
3. ਕੈਚਰ ਲਈ ਅਭਿਆਸ
4. ਥਰੋ ਦੀ ਬਾਲ

ਗਰੁੱਪ (ਅ) ਜਿਮਨਾਸਟਿਕ

(ੳ) ਬਿਨਾਂ ਸਮਾਨ ਤੋਂ ਅਭਿਆਸ

1. ਮੁੱਢਲੀਆਂ ਜਿਮਨਾਸਟਿਕ ਸਥਿਤੀਆਂ
2. ਨਾਚ ਕਦਮ
3. ਅੱਗੇ ਅਤੇ ਪਿੱਛੇ ਲੋਟਣੀ ਖਾਣਾ
4. ਸਪਲਿਟ ਅਤੇ ਸੀਜ਼ਰ ਜੰਪ
5. ਰੱਸੀ ਟੱਪਣਾ

6. ਦੌੜਦੇ ਹੋਏ ਲੰਬੀ ਛਾਲ ਮਾਰਨਾ

(ਅ) ਬੈਲਿਸਿੰਗ ਬੀਮ ਤੇ ਕਸਰਤਾਂ ਲੜਕੀਆਂ ਲਈ

1. ਮਾਊਂਟਸ (ਚੜਨਾ) ਬੀਮ ਉੱਤੇ ਵੱਖ-ਵੱਖ ਸੋਖੇ ਢੰਗਾਂ ਨਾਲ ਚੜ੍ਹਨਾ
2. ਡਿਸਮਾਊਂਟਸ (ਉਤਰਨਾ)
3. ਬੀਮ 'ਤੇ ਚੱਲਣਾ : ਚੱਲਣ ਦੇ ਸੋਖੇ ਢੰਗਾਂ ਨੂੰ ਵਰਤਦੇ ਹੋਏ ਚੱਲਣਾ
4. ਬੀਮ ਦੇ ਨੱਚਣ ਵਾਲੇ ਕਦਮ (ਸਟੈੱਪ) ਲੈਣੇ।

(ੲ) ਵਾਲਟਿੰਗ (ਹੋਰਸ) (ਬੋਰਡ ਬੋਸ) ਲੜਕੇ

1. ਸਾਧਾਰਨ ਜੰਪ ਲੈਣਾ ਅਤੇ ਡਿੱਗਣਾ
2. ਨੀਜ਼ ਐਨ, ਜੰਪ ਆਫ (ਗੋਡੇ ਤਿਆਰ ਕਰਨੇ ਅਤੇ ਜੰਪ ਮਾਰਨਾ)
3. ਐਸਟਾਰਈਡ ਵਾਲਟ (ਲੱਤਾਂ ਖੋਲ੍ਹ ਕੇ ਜੰਪ ਕਰਨਾ)
4. ਥਰੋ ਵਾਲਟ (ਘੋੜਾ ਪਾਰ ਕਰਨਾ)

ਗਰੁੱਪ (ੲ) ਨੋਟ:- ਵਿਦਿਆਰਥੀ ਹੇਠ ਲਿਖਿਆਂ ਵਿੱਚੋਂ ਕਿਸੇ ਇੱਕ ਦੀ ਚੋਣ ਕਰ ਸਕਦਾ ਹੈ।

1. ਯੋਗ : ਤਾੜ ਆਸਣ, ਅਰਧ ਚੰਦਰ ਆਸਣ, ਭੁਜੰਗ ਆਸਣ
2. ਕਾਲੀਸਥੈਨਿਕ : ਹਲਕੀਆਂ ਜਿਮਨਾਸਟਿਕ ਕਸਰਤਾਂ ਜਾਂ ਐਲ.ਐਫ.ਸੀ, ਸਿਲੇਬਸ ਅਨੁਸਾਰ
3. ਲੋਕ ਨਾਚ : ਭੰਗੜੇ ਦੇ ਮੂਲ ਕਦਮ
4. ਛੋਟੀਆਂ ਖੇਡਾਂ : ਅਧਿਆਪਕ ਆਪਣੀ ਸੂਝ ਅਨੁਸਾਰ ਖੇਡਾਂ ਕਰਵਾਏ।

ਪਾਠ-ਪੁਸਤਕ : ਸਿਹਤ ਅਤੇ ਸਰੀਰਿਕ ਸਿੱਖਿਆ-6 (ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਮਾਧਿਅਮ)

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪ੍ਰਕਾਸ਼ਨ

ਸ਼੍ਰੇਣੀ-ਸੱਤਵੀਂ  
ਸਿਹਤ ਤੇ ਸਰੀਰਿਕ ਸਿੱਖਿਆ

ਲਿਖਤੀ ਭਾਗ

1. ਮਨੁੱਖੀ ਸਰੀਰ
2. ਸਰੀਰਿਕ ਸਮਰੱਥਾ ਅਤੇ ਕਸਰਤ ਦੇ ਲਾਭ
3. ਸਰੀਰਿਕ ਢਾਂਚਾ ਅਤੇ ਇਸ ਦੀਆਂ ਕਰੂਪੀਆਂ
4. ਖੇਡ ਸੱਟਾਂ ਤੇ ਉਹਨਾਂ ਦਾ ਇਲਾਜ
5. ਯੋਗ
6. ਖੇਡਾਂ ਦੀ ਮਹੱਤਤਾ
7. ਸਕਾਉਟਿੰਗ ਅਤੇ ਗਾਈਡਿੰਗ
8. ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ

ਪ੍ਰਯੋਗੀ ਭਾਗ

ਪ੍ਰਯੋਗੀ ਪਾਠ-ਕ੍ਰਮ ਵਿੱਚ ਓ,ਅ,ੳ ਤੇ ਸ ਚਾਰ ਗਰੁੱਪ ਹਨ।

ਨੋਟ:- ਹਰੇਕ ਇੱਕ ਵਿਦਿਆਰਥੀ ਲਈ ਇੱਕ ਖੇਡ ਦੀ ਚੋਣ ਕਰਨੀ ਜ਼ਰੂਰੀ ਹੈ।

ਲੜਕਿਆਂ ਲਈ ਖੇਡਾਂ:- ਫੁੱਟਬਾਲ, ਹਾਕੀ, ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਕਬੱਡੀ, ਕੁਸ਼ਤੀਆਂ, ਕ੍ਰਿਕੇਟ, ਬੈਡਮਿੰਟਨ, ਮੁੱਕੋਬਾਜ਼ੀ, ਤੈਰਾਕੀ ਅਤੇ ਖੋ-ਖੋ।

ਲੜਕੀਆਂ ਲਈ ਖੇਡਾਂ :- ਹਾਕੀ, ਹੈਂਡਬਾਲ, ਵਾਲੀਬਾਲ, ਬਾਸਕਟਬਾਲ, ਕਬੱਡੀ, ਖੋ-ਖੋ, ਬੈਡਮਿੰਟਨ, ਸੋਫਟਬਾਲ ਅਤੇ ਤੈਰਾਕੀ

ਗਰੁੱਪ (ਅ) ਐਥਲੈਟਿਕਸ

ਦੌੜਾਂ

ਲੜਕੀਆਂ : (1) 50 ਮੀਟਰ (2) 200 ਮੀਟਰ

ਲੜਕੇ : (1) 100 ਮੀਟਰ (2) 400 ਮੀਟਰ

ਛਾਲਾਂ : ਲੰਬੀ ਛਾਲ ਜਾਂ ਉੱਚੀ ਛਾਲ

ਸੁੱਟਾ : ਕ੍ਰਿਕਟ ਬਾਲ ਜਾਂ

ਗੋਲਾ-6 ਪੇਂਡ (ਲੜਕੇ) 4 ਪੇਂਡ (ਲੜਕੀਆਂ)

ਗਰੁੱਪ (ੳ) ਜਿਮਨਾਸਟਿਕ

ਬਿਨਾਂ ਅਪਰੇਟਿਸ ਤੋਂ ਜਾਂ ਅਪਰੇਟਿਸ ਨਾਲ

ਗਰੁੱਪ (ਸ) ਹੇਠ ਲਿਖਿਆਂ ਵਿੱਚੋਂ ਵਿਦਿਆਰਥੀ ਕਿਸੇ ਇੱਕ ਦੀ ਚੋਣ ਕਰ ਸਕਦੇ ਹਨ।

1. ਯੋਗ 2. ਲੋਕ-ਨਾਚ 3. ਕਾਲੀਸਥੈਨਿਕਸ 4. ਛੋਟੀਆਂ ਖੇਡਾਂ 5. ਰੀਲੇਜ

(ੳ) ਖੇਡਾਂ

(1) ਫੁੱਟਬਾਲ

1. ਪਹਿਲੀ ਸਕਿੱਲ ਦੀ ਦੁਹਰਾਈ
2. ਪਾਸ : ਛੋਟਾ ਪਾਸ ਅਤੇ ਲੰਮਾ ਪਾਸ ਸਿੱਧਾ, ਤਿਰਛਾ, ਪਾਸਿਆਂ 'ਤੇ ਅਤੇ ਜੋੜਿਆਂ ਵਿੱਚ ਪਾਸ
3. ਡਰਿਬਲਿੰਗ : ਦੌੜਦੇ ਹੋਏ ਡਰਿਬਲ ਕਰਨਾ
4. ਟਰੈਪ : ਸੋਲ ਟਰੈਪ, ਪੈਰ ਦੇ ਅੰਦਰਲੇ ਪਾਸੇ, ਸਾਹਮਣੇ ਤੋਂ ਆਏ ਸਾਈਡ ਤੋਂ ਟਰੈਪ ਕਰਨਾ।

(2) ਹੈਂਡਬਾਲ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਕੈਚਿੰਗ : ਛਾਤੀ 'ਤੇ ਅਤੇ ਪਾਸੇ ਤੋਂ
3. ਪਾਸਿੰਗ : ਫਲਿਕ ਪਾਸ ਅਤੇ ਪਿੱਛੇ ਤੋਂ ਪਾਸ
4. ਡਰਿਬਲਿੰਗ : ਨੀਵੀਂ ਅਤੇ ਉੱਚੀ
5. ਸ਼ੂਟਿੰਗ
6. ਟੀਮ ਬਚਾਓ : ਮੈਨ ਟੂ ਮੈਨ ਡੀਫੈਂਸ ਜਾਂ ਹਰ ਖਿਡਾਰੀ ਮਗਰ ਬਚਾਓ

(3) ਵਾਲੀਬਾਲ

1. ਪਾਸ : (ੳ) ਸਿਰ ਉਪਰੋਂ ਦੀ ਪਾਸ : ਬੈਕ ਰੋਲਿੰਗ ਨਾਲ ਦੋ ਹੱਥਾਂ ਦਾ ਪਾਸ  
(ਅ) ਸਾਈਡ ਰੋਲਿੰਗ ਨਾਲ ਦੋ ਹੱਥਾਂ ਦਾ ਪਾਸ  
(ੳ) ਜੰਪ ਅਤੇ ਪਾਸ
2. ਸਰਵਿਸ (ੳ) ਓਵਰ ਹੈਂਡ ਸਰਵਿਸ ਜਾਂ ਟੈਨਿਸ ਸਰਵਿਸ  
(ਅ) ਰਾਊਂਡ ਆਰਮ ਸਰਵਿਸ  
(ੳ) ਫਲਾਉਟਿੰਗ ਸਰਵਿਸ
3. ਸੈੱਟ ਅੱਪ (ੳ) ਇੱਕ ਦਮ ਸਮੇਸ਼ ਲਈ ਤਿਆਰ ਹੋਣਾ ਜਾਂ ਸਥਿਤੀ ਲੈਣਾ ਮੂਵ ਐਂਡ ਸੈੱਟ ਅੱਪ (ਪਿਛਲੇ ਜੋਨ ਤੋਂ)
4. ਨੈੱਟ ਰਿਕਵਰੀ :  
(ੳ) ਰੋਲਿੰਗ ਅਤੇ ਬਿਨਾਂ ਰੋਲਿੰਗ ਪਾਸ  
(ਅ) ਰੋਲਿੰਗ ਅਤੇ ਬਿਨਾਂ ਰੋਲਿੰਗ ਇੱਕ ਹੱਥ ਨਾਲ ਅੰਡਰ ਆਰਮ ਪਾਸ
5. ਹਮਲਾ (ੳ) ਸਮੇਸ਼ ਵਿੱਚ ਟਰਨ ਆਫ ਬਾਡੀ (ਸਰੀਰ ਨੂੰ ਘੁਮਾਕੇ)  
(ਅ) ਸਮੇਸ਼ ਵਿੱਚ ਟਰਨ ਆਫ ਰਿਸਟ (ਗੁੱਟ ਘੁਮਾਕੇ ਸਮੇਸ਼)  
(ੳ) ਰਾਊਂਡ ਆਰਮ ਸਮੇਸ਼

6. ਬਲਾਕ (ੳ) ਵੱਖ-ਵੱਖ ਹਮਲਿਆਂ ਵਿਰੁੱਧ ਦੁਹਰਾ ਬਲਾਕ  
(ਅ) ਯੱਕ ਦਮ ਹਮਲੇ ਵਿਰੁੱਧ ਦੁਹਰਾ ਬਲਾਕ

(4) ਬਾਸਕਟਬਾਲ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਪਾਸ : (ੳ) ਦੋ ਹੱਥਾਂ ਨਾਲ ਛਾਤੀ 'ਤੇ ਪਾਸ  
(ਅ) ਬਾਉਂਸ ਪਾਸ ਦੋ ਹੱਥਾਂ ਨਾਲ  
(ੲ) ਸਿਰ ਉੱਪਰੋਂ ਦੀ ਦੋ ਹੱਥਾਂ ਨਾਲ ਪਾਸ
3. ਡਰਿਬਲਿੰਗ : ਦੋਹਾਂ ਹੱਥਾਂ ਰਾਹੀਂ ਵਾਰੀ-ਵਾਰੀ ਸਪੀਡ ਨਾਲ ਉੱਚੀ ਅਤੇ ਨੀਵੀਂ ਡਰਿਬਲ ਕਰਨੀ
4. ਸ਼ੂਟਿੰਗ (ੳ) ਦੋਹਾਂ ਹੱਥਾਂ ਨਾਲ ਸੈਟ ਸ਼ਾਟ  
(ਅ) ਦੋ ਹੱਥਾਂ ਨਾਲ ਫਰੀ ਥਰੋਅ  
(ੲ) ਲੋਅ ਅੱਪ ਸ਼ਾਟ
5. ਟੀਮ ਡੀਫੈਂਸ ਬਚਾਓ : ਮੈਨ ਟੂ ਮੈਨ ਡੀਫੈਂਸ  
ਟੀਮ ਓਫੈਂਸ ਜਾਂ ਹਮਲਾ : ਫਾਸਟ ਬਰੇਕ ਓਫੈਂਸ

(5) ਹਾਕੀ

1. ਸਿੱਧੇ ਪੁਸ਼ ਨੂੰ ਰੋਕਣਾ (ੳ) ਵਾਪਸ ਪੁਸ਼ ਨੂੰ ਰੋਕਣਾ  
(ਅ) ਪੁਸ਼ਿੰਗ ਆਨ ਦੀ ਰੋਂਗ ਡੁੱਟ
2. ਪਾਸ : (ੳ) ਥਰੋਅ ਪਾਸ  
(ਅ) ਵਾਪਸ ਪਾਸ
3. ਬੁੱਲੀ, ਕਾਰਨਰ, ਪੈਨਲਟੀ ਸਟਰੋਕ, ਪੁਸ਼ ਇੱਨ ਅਤੇ ਗੋਲ ਕੀਪਿੰਗ ਕੇ ਵੱਖ-ਵੱਖ ਢੰਗ
4. ਟੈਕਲਿੰਗ
5. ਹਮਲੇ ਵਿੱਚ ਖੇਡਣ ਦੀ ਸਥਿਤੀ
6. ਬਚਾਉ ਵਿੱਚ ਖੇਡਣ ਦੀ ਸਥਿਤੀ

(6) ਕ੍ਰਿਕਟ

1. ਬੈਟਿੰਗ (ੳ) ਡੀਫੈਂਸਿਵ ਬੈਟਿੰਗ  
(ਅ) ਪੁੱਲ ਕੱਟ  
(ੲ) ਹੁੱਕ
2. ਬਾਉਲਿੰਗ (ੳ) ਬਾਲ ਨੂੰ ਛੱਡਣਾ  
(ਅ) ਤੇਜ਼ ਬਾਉਲਿੰਗ  
(ੲ) ਮੀਡੀਅਮ ਪੇਸ਼ ਬਾਉਲਿੰਗ
3. ਫੀਲਡਿੰਗ (ੳ) ਦੌੜਨਾ ਅਤੇ ਬਾਲ ਨੂੰ ਫੀਲਡ ਕਰਨਾ  
(ਅ) ਵਿਕਟ ਕੀਪਿੰਗ  
(ੲ) ਸਟੈੱਪ ਜਾਂ ਕਿੱਲੀਆਂ ਪਿੱਛੇ ਬਾਲ ਲੈਣੀ

(7) ਖੋ-ਖੋ

1. ਮੁੱਢਲੀ ਸਕਿੱਲ ਦੀ ਦੁਹਰਾਈ
2. ਚੇਜਿੰਗ ਸਕਿੱਲ : (ੳ) ਟਰੈਪਿੰਗ ਡਾਇਵ ਸਟੇਸ਼ਨਰੀ ਜਾਂ ਉਸੇ ਜਗ੍ਹਾ ਤੇ ਖੜ੍ਹਾ ਕੇ ਡਾਇਵ ਕਰਨਾ  
(ਅ) ਪੈਰ ਨੂੰ ਕਿਸੇ ਵੀ ਹੱਥ ਨਾਲ ਛੂਹਣਾ
3. ਦੌੜਨ ਦੇ ਤਰੀਕੇ : ਚੇਜਰ ਲਈ ਵੱਖ-ਵੱਖ ਦੌੜਨ ਦੇ ਤਰੀਕੇ ਜਾਂ ਕਲਾ

(8) ਬੈਡਮਿੰਟਨ

1. ਸਟਰੋਕ (ੳ) ਨੈੱਟ ਸਟਰੋਕ  
(ਅ) ਲਿਫਟ ਸਟਰੋਕ  
(ੲ) ਰੱਸ ਕਰਨਾ  
(ਸ) ਕਰਾਸ ਕਰਨਾ
2. ਸ਼ਾਟ (ੳ) ਸਾਹਮਣੇ ਤੋਂ ਅੱਗੇ ਪਿੱਛੇ ਹੱਥ ਤੋਂ ਸ਼ਾਟ ਕਰਨਾ  
(1) ਅਟੈਕਿੰਗ ਟੇਸ  
(2) ਡੀਫੈਂਸਿਵ ਟੇਸ
3. ਸਰਵਿਸ ਅਤੇ ਪ੍ਰਾਪਤੀ (ੳ) ਸ਼ਾਟ ਸਰਵਿਸ  
(ਅ) ਉੱਚੀ ਸਰਵਿਸ  
(ੲ) ਫਲਿਕ ਸਰਵਿਸ
4. ਸ਼ਾਟ ਰੀਸੀਵ ਜਾਂ ਪ੍ਰਾਪਤ ਕਰਨਾ : ਸਾਹਮਣੇ ਹੱਥ ਨਾਲ ਜਾਂ ਪਿੱਛੇ ਹੱਥ ਨਾਲ

(9) ਬਾਕਸਿੰਗ

1. ਡੁੱਟ ਵਰਕ (ਪੈਰਾਂ ਦਾ ਕੰਮ)
2. ਪੰਚਿੰਗ ਬੈਂਗ ਤੇ ਅਭਿਆਸ
3. ਮੁੱਢਲੇ ਬਚਾਓ ਕਰਨ ਦੇ ਤਰੀਕੇ
4. ਮੁੱਢਲੇ ਹਮਲੇ

(10) ਕੁਸ਼ਤੀਆਂ

1. ਇੱਕਹਰੀ ਲੱਤ ਦੀ ਪਕੜ ਅਤੇ ਦੂਹਰੀ ਲੱਤ ਦੀ ਪਕੜ
2. ਹਮਲਾ ਤੇ ਬਚਾਓ

3. ਨਕਾਲ ਅਤੇ ਇਸਦਾ ਬਚਾਓ
4. ਢਾਕ ਅਤੇ ਇਸਦਾ ਵਿਰੋਧ
5. ਧੋਬੀ ਅਤੇ ਇਸਦਾ ਵਿਰੋਧ
6. ਰੂਮ (ਬੈਠਣਾ ਅਤੇ ਉਠਣਾ)
7. ਕਾਗੜਾ ਅਤੇ ਇਸਦਾ ਵਿਰੋਧ

(11) ਕਬੱਡੀ

1. ਹਮਲੇ ਲਈ ਸਕਿਲ: ਐਰੋਕਿੱਕ, ਕਰਵ ਕਿੱਕ, ਰੋਲ ਕਿੱਕ
2. ਬਚਾਓ ਲਈ ਸਕਿਲ: ਟਰੰਕ ਕੈਚ, ਸ਼ੋਲਡਰ ਕੈਚ, ਚੇਨ ਦਾ ਫਾਰਮੇਸ਼ਨ ਨੋ ਕਰੋਸ ਪਲੇਅ
3. ਲੀਡਅੱਪ ਗੇਮ: ਲੰਗੜੀ ਕਬੱਡੀ, ਫੜੇ ਹੋਏ ਖਿਡਾਰੀ ਨੂੰ ਛੱਡਣਾ
4. ਟੋਸ, ਬੋਨਸ, ਲੋਨਾ
5. ਨੈਸ਼ਨਲ ਸਟਾਇਲ ਅਤੇ ਪੰਜਾਬ ਸਟਾਇਲ ਖੇਡ ਦਾ ਅਭਿਆਸ ਕਰਨਾ।

(12) ਤੈਰਾਕੀ

1. ਬੈਕ ਸਟਰੋਕ
2. ਬਰੈਸਟ ਸਟਰੋਕ
3. ਫਰੀ ਸਟਾਇਲ
4. ਸਟਾਰਟ ਐਂਡ ਟਰਨ ਸਟਾਰਟ :
 

(ੳ) ਗਰੈਬ	(ਅ) ਕੋਨਵੈਨਸ਼ਨਲ (ਸਰਕੂਲਰ ਆਰਮ ਸਵਿੰਗ)
(ੲ) ਬੰਚ ਸਟਾਰਟ	(ਸ) ਟਰੈਕ ਸਟਾਰਟ ਟਰਨ:
(ੳ) ਲੈਟਰਨ	(ਅ) ਪਿਵਟ
(ੲ) ਥਰੋਅ ਅਵੇ ਅਟਰਨ	(ਸ) ਫਲਿਪ ਟਰਨ

(13) ਜਿਮਨਾਸਟਿਕ

ਗਰੁੱਪ (ੲ)

ਲੜਕਿਆਂ ਲਈ :

1. ਜ਼ਮੀਨ ਅਤੇ ਕਸਰਤਾਂ (ੳ) ਫਾਰਵਰਡ ਰੋਲ ਟੂ ਹੈਂਡ ਸਟੈਂਡ  
(ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ
2. ਵਾਲਟਿੰਗ ਬਾਕਸ (ੳ) ਸਪਲਿਟ ਵਾਲਟ  
(ਅ) ਥਰੋਅ ਵਾਲਟ  
(ੲ) ਹੈਂਡ ਸਟੈਂਡ ਵਿੱਚ ਕਾਰਟ ਵੀਲ
3. ਪੈਰਲਲ ਬਾਰ: (ੳ) ਅੱਪ ਸਟਾਰਟ  
(ਅ) ਫਰੰਟ ਅੱਪ ਰਾਈਜ਼  
(ੲ) ਸ਼ੋਲਡਰ ਸਟੈਂਡ  
(ਸ) ਹੈਂਡ ਸਟੈਂਡ

(14) ਸੇਫਟ ਬਾਲ

1. ਸਟਰਾਈਕਰ: ਪੂਰੀ ਸਵਿੰਗ, ਅੱਧੀ ਸਵਿੰਗ ਅਤੇ ਬੰਟ
2. ਪੀਚਿੰਗ: ਇੰਨ ਸਵਿੰਗ, ਆਉਟ ਸਵਿੰਗ, ਰਾਈਜ਼ਰ, ਡਿੱਪ ਬਾਲ
3. ਫੀਲਡ ਪਲੇਸ: ਪਹਿਲਾ ਬੇਸ, ਦੂਜਾ ਬੇਸ, ਤੀਜਾ ਬੇਸ, ਸੋਰਟ ਸਟੋਪਰ, ਲੈਠਟ ਫੀਲਡ, ਰਾਈਟ ਫੀਲਡ, ਸੈਂਟਰ ਫੀਲਡ, ਪਿੱਚਰ ਅਤੇ ਕੈਚਰ
4. ਬੇਸਟੂ ਬੇਸ ਦੌੜ

ਲੜਕੀਆਂ ਲਈ :

1. ਜ਼ਮੀਨ ਅਤੇ ਕਸਰਤਾਂ (ੳ) ਫਾਰਵਰਡ ਰੋਲ ਟੂ ਹੈਂਡ ਸਟੈਂਡ  
(ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ  
(ੲ) ਰਾਊਂਡ ਆਫ  
(ਸ) ਸਲੋਅ ਬੈਕ ਹੈਂਡ ਸਪਰਿੰਗ
2. ਵਾਲਟਿੰਗ ਬਾਕਸ (ੳ) ਸਪਲਿਟ ਵਾਲਟ  
(ਅ) ਥਰੋਅ ਵਾਲਟ
3. ਬੀਮ (ੳ) ਫਾਰਵਰਡ ਰੋਲ  
(ਅ) ਬੈਕ ਵਰਡ ਰੋਲ ਟੂ ਹੈਂਡ ਸਟੈਂਡ  
(ੲ) ਕਾਰਟ ਵੀਲ  
(ਸ) ਬਰਿੱਜ  
(ਹ) ਬੈਲੈਂਸ

ਗਰੁੱਪ (ਸ) ਵਿਦਿਆਰਥੀ ਹੇਠ ਲਿਖੀਆਂ ਵਿੱਚੋਂ ਕੋਈ ਇੱਕ ਦੀ ਚੋਣ ਕਰ ਸਕਦੇ ਹਨ:

1. ਯੋਗ 2. ਕੈਲਿਸਥੈਨਿਕ, ਲੋਕ ਨਾਚ, ਛੋਟੀਆਂ ਖੇਡਾਂ ਅਤੇ ਰੀਲੇਜ਼

1. ਯੋਗ (ੳ) ਤਾੜ ਆਸਣ (ਅ) ਭੁਜੰਗ ਆਸਣ (ੲ) ਪਸਚਿਮ ਉਤਾਨ ਆਸਣ (ਸ) ਪਦਮ ਆਸਣ

2. ਕੈਲਿਸਥੈਨਿਕ (ੳ) ਮੁੱਢਲੀ ਸਕਿੱਲ ਦੀ ਦੁਹਰਾਈ

(ਅ) ਲੇਜ਼ੀਅਮ ਕਸਤਰਾਂ

3. ਲੋਕ ਨਾਚ (ੳ) ਮੁੱਢਲੀ ਸਕਿੱਲ ਦੀ ਦੁਹਰਾਈ

(ਅ) ਲੜਕੀਆਂ ਲਈ ਭੰਗੜੇ ਦੇ ਸਟੈਪਸ

(ੲ) ਲੜਕੀਆਂ ਲਈ : ਗਿੱਧੇ ਦੇ ਸਟੈਪਸ

4. ਛੋਟੀਆਂ ਖੇਡਾਂ ਅਧਿਆਪਕ ਆਪਣੀ ਯੂਝ ਅਨੁਸਾਰ ਖੇਡਾਂ ਦੀ ਚੋਣ ਕਰਵਾ ਸਕਦਾ ਹੈ

5. ਰੀਲੇਜ਼ (ੳ) ਸਰਕਲ ਹੋਪਿੰਗ ਰੀਲੇਜ਼ (ਅ) ਖੋ-ਖੋ ਰੀਲੇਜ਼ (ੲ) ਸਾਇਕਲ ਹੋਪਿੰਗ ਰੀਲੇਜ਼

ਮੁਲੰਅੰਕਣ ਦੀ ਵਿਧੀ

ਪੁਸਤਕ: ਸਿਹਤ ਅਤੇ ਸਰੀਰਕ ਸਿੱਖਿਆ -7 (ਅੰਗਰੇਜ਼ੀ ਹਿੰਦੀ ਅਤੇ ਪੰਜਾਬੀ ਮਾਧਿਅਮ)

(ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪ੍ਰਕਾਸ਼ਨ)